

ਆਸਾ ਮਹਲਾ ੧ ॥

Aasaa, First Mehl:

ਗਾਵਹਿ ਗੀਤੇ ਚੀਤਿ ਅਨੀਤੇ ॥

They sing religious songs, but their consciousness is wicked.

ਰਾਗ ਸੁਣਾਇ ਕਹਾਵਹਿ ਬੀਤੇ ॥

They sing the songs, and call themselves divine,

ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥

but without the Name, their minds are false and wicked. ||1||

ਕਹਾ ਚਲਹੁ ਮਨ ਰਹਹੁ ਘਰੇ ॥

Where are you going? O mind, remain in your own home.

ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥

The Gurmukhs are satisfied with the Lord's Name; searching, they easily find the Lord. ||1||Pause||

ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥

Sexual desire, anger and emotional attachment fill the mind and body;

ਲਬੁ ਲੋਭੁ ਅਹੰਕਾਰੁ ਸੁ ਪੀਰਾ ॥

greed and egotism lead only to pain.

ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥

How can the mind be comforted without the Lord's Name? ||2||

ਅੰਤਰਿ ਨਾਵਣੁ ਸਾਚੁ ਪਛਾਣੈ ॥

One who cleanses himself within, knows the True Lord.

ਅੰਤਰ ਕੀ ਗਤਿ ਗੁਰਮੁਖਿ ਜਾਣੈ ॥

The Gurmukh knows the condition of his innermost being.

ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥

Without the True Word of the Shabad, the Mansion of the Lord's Presence is not realized. ||3||

ਨਿਰੰਕਾਰ ਮਹਿ ਆਕਾਰੁ ਸਮਾਵੈ ॥

One who merges his form into the Formless Lord,

ਅਕਲ ਕਲਾ ਸਚੁ ਸਾਚਿ ਟਿਕਾਵੈ ॥

abides in the True Lord, the Powerful, beyond power.

ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥

Such a person does not enter into the womb of reincarnation again. ||4||

ਜਹਾਂ ਨਾਮੁ ਮਿਲੈ ਤਹ ਜਾਉ ॥

Go there, where you may obtain the Naam, the Name of the Lord.

ਗੁਰ ਪਰਸਾਦੀ ਕਰਮ ਕਮਾਉ ॥

By Guru's Grace, perform good deeds.

ਨਾਮੇ ਰਾਤਾ ਹਰਿ ਗੁਣ ਗਾਉ ॥੫॥

Imbued with the Naam, sing the Glorious Praises of the Lord. ||5||

ਗੁਰ ਸੇਵਾ ਤੇ ਆਪੁ ਪਛਾਤਾ ॥

Serving the Guru, I have come to understand myself.

ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥

The Ambrosial Naam, the Giver of Peace, abides within my mind.

ਅਨਦਿਨੁ ਬਾਣੀ ਨਾਮੇ ਰਾਤਾ ॥੬॥

Night and day, I am imbued with the Word of the Guru's Bani, and the Naam. ||6||

ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥

When my God attaches someone to Him, only then is that person attached.

ਹਉਮੈ ਮਾਰੇ ਸਬਦੇ ਜਾਗੈ ॥

Conquering ego, he remains awake to the Word of the Shabad.

ਐਥੈ ਓਥੈ ਸਦਾ ਸੁਖੁ ਆਗੈ ॥੭॥

Here and hereafter, he enjoys lasting peace. ||7||

ਮਨੁ ਚੰਚਲੁ ਬਿਧਿ ਨਾਹੀ ਜਾਣੈ ॥

The fickle mind does not know the way.

ਮਨਮੁਖਿ ਮੈਲਾ ਸਬਦੁ ਨ ਪਛਾਣੈ ॥

The filthy self-willed manmukh does not understand the Shabad.

ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥

The Gurmukh chants the Immaculate Naam. ||8||

ਹਰਿ ਜੀਉ ਆਗੈ ਕਰੀ ਅਰਦਾਸਿ ॥

I offer my prayer to the Lord,

ਸਾਧੂ ਜਨ ਸੰਗਤਿ ਹੋਇ ਨਿਵਾਸੁ ॥

that I might dwell in the Saadh Sangat, the Company of the Holy.

ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥

There, sins and sufferings are erased, and one is illumined with the Lord's Name. ||9||

ਕਰਿ ਬੀਚਾਰੁ ਆਚਾਰੁ ਪਰਾਤਾ ॥

In reflective meditation, I have come to love good conduct.

ਸਤਿਗੁਰ ਬਚਨੀ ਏਕੋ ਜਾਤਾ ॥

Through the Word of the True Guru, I recognize the One Lord.

ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

O Nanak, my mind is imbued with the Lord's Name. ||10||7||